

*Waheguru Ji Ka Khalsa,  
Waheguru Ji Ki Fateh*

*Today's Hukamnama*

*Thursday 09-07-2026*

ਧਨਾਸਰੀ ਮਹਲਾ ੪ ॥

Dhanaasaree, Fourth Mehl:

Dnwsrl cOQI pwiqSwhI[

ਹਮ ਅੰਧੁਲੇ ਅੰਧ ਬਿਥੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥

I am blind, totally blind, entangled in corruption and poison. How can I walk on the Guru's Path?

ਮੈਂ, ਅੰਨ੍ਹਾ ਅਨਜਾਣ ਵਿਕਾਰਾਂ ਦੇ ਪਾਪਾਂ ਵਿੱਚ ਖੱਚਤ ਹੋਇਆ ਹੋਇਆ ਹਾਂ। ਗੁਰਾਂ ਦੇ ਰਸਤੇ ਮੈਂ ਕਿਸ ਤਰ੍ਹਾਂ ਟੁਰ ਸਕਦਾ ਹਾਂ?

ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥

If the True Guru, the Giver of peace, shows His kindness, He attaches us to the hem of His robe. ||1||

ਅਨੰਦ ਬਖਸ਼ਣਹਾਰ ਸੱਚੇ ਗੁਰੂ ਆਪਣੀ ਰਹਿਮਤ ਕਰਨ ਅਤੇ ਮੈਨੂੰ ਆਪਣੇ ਪੱਲੇ ਨਾਲ ਜੋੜ ਲੈਣ।

ਗੁਰਸਿਖ ਮੀਤ ਚਲਹੁ ਗੁਰ ਚਾਲੀ ॥

O Sikhs of the Guru, O friends, walk on the Guru's Path.

ਹੇ ਗੁਰ ਸਿੱਖੋ! ਅਤੇ ਮਿਤਰੋ! ਤੁਸੀਂ ਗੁਰਾਂ ਦੇ ਮਾਰਗ ਟੁਰੋ।

ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥

Whatever the Guru says, accept that as good; the sermon of the Lord, Har, Har, is unique and  
wonderful. ||1||Pause||

ਜਿਹੜਾ ਕੁਛ ਗੁਰੂ ਜੀ ਆਖਦੇ ਹਨ, ਉਸ ਨੂੰ ਚੰਗਾ ਸਮਝ ਸਵੀਕਾਰ ਕਰ। ਅਨੋਖੀ ਹੈ ਸੁਆਮੀ ਵਾਹਿਗੁਰੂ ਦੀ ਕਥਾ ਵਾਰਤਾ। ਠਹਿਰਾਓ।  
ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥

O Saints of the Lord, O Siblings of Destiny, listen: serve the Guru, quickly now!

ਹੇ ਸਾਧੂਓ! ਰੱਬ ਦੇ ਗੋਲਿਓ ਅਤੇ ਭਰਾਓ, ਤੁਸੀਂ ਸਾਰੇ ਇਹ ਸਰਵਣ ਕਰੋ ਤੇ ਤੁਰਤ ਹੀ ਗੁਰਾਂ ਦੀ ਸੇਵਾ ਵਿੱਚ ਜੁਟ ਜਾਓ।

ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੀ ॥੨॥

Let your service to the True Guru be your supplies on the Lord's Path; pack them up, and don't  
think of today or tomorrow. ||2||

ਸੱਚੇ ਗੁਰਾਂ ਦੀ ਘਾਲ ਸੇਵਾ ਨੂੰ ਰੱਬ ਦੇ ਰਾਹ ਦੇ ਤੋਸੇ ਵਜੋਂ ਬੰਨ੍ਹ ਅਤੇ ਅੱਜ ਤੇ ਕੱਲ੍ਹ ਦਾ ਖਿਆਲ ਨਾਂ ਕਰ।

ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥

O Saints of the Lord, chant the chant of the Lord's Name; the Lord's Saints walk with the Lord.

ਹੇ ਹਰੀ ਦੇ ਸੰਤੋ! ਤੁਸੀਂ ਰੱਬ ਦੇ ਨਾਮ ਦਾ ਜਾਪ ਕਰੋ। ਵਾਹਿਗੁਰੂ ਦਾ ਬੰਦਾ ਵਾਹਿਗੁਰੂ ਦੇ ਨਾਲ ਤੁਰਦਾ ਹੈ।

ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥

Those who meditate on the Lord, become the Lord; the playful, wondrous Lord meets them. ||3||

ਜੋ ਵਾਹਿਗੁਰੂ ਨੂੰ ਸਿਮਰਦੇ ਹਨ, ਉਹ ਵਾਹਿਗੁਰੂ ਵਰਗੇ ਹੋ ਜਾਂਦੇ ਹਨ ਅਤੇ ਕੌਤਕੀ ਤੇ ਖਿਲੰਦਤਾ ਸਾਈਂ ਉਹਨਾਂ ਨੂੰ ਮਿਲ ਪੈਂਦਾ ਹੈ।

ਹਰਿ ਹਰਿ ਜਪਨੁ ਜਪਿ ਲੋਚ ਲੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥

To chant the chant of the Lord's Name, Har, Har, is the longing I long for; have Mercy upon me, O

Lord of the world-forest.

ਸੁਆਮੀ ਵਾਹਿਗੁਰੂ ਦੇ ਨਾਮ ਉਚਾਰਨ ਕਰਨ ਦੀ ਚਾਹਣਾ ਨੂੰ ਮੈਂ ਲੋਚਦਾ ਹਾਂ। ਹੇ ਜੰਗਲ ਦੇ ਵਾਸੀ ਵਾਹਿਗੁਰੂ! ਮੇਰੇ ਤੇ ਰਹਿਮਤ ਧਾਰ।

ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥

O Lord, unite servant Nanak with the Saadh Sangat, the Company of the Holy; make me the dust of

the feet of the Holy. ||4||4||

ਮੇਰੇ ਮਾਲਕ, ਮੈਂ ਗੋਲੇ ਨਾਨਕ ਨੂੰ ਸੰਤ-ਸਮਾਗਮ ਨਾਲ ਜੋੜ ਦੇ ਅਤੇ ਨੇਕ ਬੰਦਿਆਂ ਦੇ ਪੈਰਾਂ ਦੀ ਧੂੜ ਬਣਾ ਦੇ।